

ਤੁਰੰਤ ਰਿਲੀਜ਼ ਲਈ

ਮੈਟਰੋਲਿੰਕਸ ਹੁਰੋਨਟੈਰੀਓ ਲਾਈਟ ਰੇਲ ਟ੍ਰਾਂਜ਼ਿਟ ਦੇ ਫੇਜ਼ ਵਨ ਦੀ ਘੋਸ਼ਣਾ ਬਾਰੇ ਸਿਟੀ ਆਫ ਬ੍ਰੈਂਪਟਨ ਦਾ ਬਿਆਨ

ਬ੍ਰੈਂਪਟਨ, ਓਨਟੈਰੀਓ (21 ਮਾਰਚ, 2019) – ਅੱਜ [ਮੈਟਰੋਲਿੰਕਸ ਦੁਆਰਾ ਜਾਰੀ ਬਿਆਨ \(statement issued by Metrolinx\)](#) ਤੋਂ ਬਾਅਦ, ਸਿਟੀ ਆਫ ਬ੍ਰੈਂਪਟਨ ਉਤਸ਼ਾਹਿਤ ਹੈ ਕਿ ਹੁਰੋਨਟੈਰੀਓ ਲਾਈਟ ਰੇਲ ਟ੍ਰਾਂਜ਼ਿਟ (ਐਲ.ਆਰ.ਟੀ.) (Hurontario Light Rail Transit) (LRT) ਪ੍ਰੋਜੈਕਟ ਅੱਗੇ ਵਧ ਰਿਹਾ ਹੈ। ਇਸ ਪ੍ਰੋਜੈਕਟ ਵਿੱਚ ਹੁਰੋਨਟੈਰੀਓ ਸਟ੍ਰੀਟ (Hurontario Street) ਨੂੰ ਲੋਕਾਂ ਦੇ ਅਨੁਕੂਲ ਆਕਰਸ਼ਕ ਕੋਰੀਡੋਰ ਵਿੱਚ ਬਦਲਣ, ਭਾਈਚਾਰਿਆਂ ਨੂੰ ਜੋੜਨ ਅਤੇ ਅਗਲੇ 30 ਸਾਲਾਂ ਵਿੱਚ ਅਨੁਮਾਨਿਤ ਵਾਧੇ ਦਾ ਪ੍ਰਬੰਧ ਕਰਨ ਦੀ ਸਮਰੱਥਾ ਹੈ।

ਸਿਟੀ ਸਮਝਦੀ ਹੈ ਕਿ ਮੈਟਰੋਲਿੰਕਸ (Metrolinx) ਵੱਲੋਂ ਘੋਸ਼ਿਤ ਤਬਦੀਲੀਆਂ ਸਮੇਂ ਸਿਰ ਅਤੇ ਪ੍ਰਭਾਵਸ਼ੀਲ ਤਰੀਕੇ ਨਾਲ ਸਮੁੱਚੇ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਜ਼ਰੂਰੀ ਹਨ। ਇਹ ਦੇਖ ਕੇ ਸਿਟੀ ਨੂੰ ਖੁਸ਼ੀ ਹੈ ਕਿ ਭਵਿੱਖ ਵਿੱਚ ਹੋਣ ਵਾਲੀਆਂ ਤਬਦੀਲੀਆਂ ਨੂੰ ਗ੍ਰਹਿਣ ਕਰਨ ਲਈ ਸੇਧੇ ਗਏ ਇਕਰਾਰਨਾਮੇ ਵਿੱਚ ਸ਼ਰਤਾਂ ਹਨ, ਬ੍ਰੈਂਪਟਨ ਵਿੱਚ ਸੰਭਾਵੀ ਵਿਸਤਾਰ ਸਮੇਤ।

ਇਹਨਾਂ ਤਬਦੀਲੀਆਂ ਨਾਲ ਅਜੇ ਵੀ ਭਵਿੱਖ ਵਿੱਚ ਸਟੀਲਸ ਅਵੇਨਿਊ (Steeles Avenue) ਦੇ ਉੱਤਰ ਵਾਲੇ ਪਾਸੇ ਤੋਂ ਬ੍ਰੈਂਪਟਨ ਗੋ (Brampton GO) ਸਟੇਸ਼ਨ ਦਾ ਐਲ.ਆਰ.ਟੀ. (LRT) ਵਿਸਤਾਰ ਕੀਤਾ ਜਾ ਸਕਦਾ ਹੈ, ਜੋ ਭਵਿੱਖ ਵਿੱਚ ਅਧਿਐਨ ਅਤੇ ਮਨਜ਼ੂਰੀਆਂ ਦੇ ਅਧੀਨ ਹੋਵੇਗਾ।

ਸਿਟੀ ਆਫ ਬ੍ਰੈਂਪਟਨ, ਹੁਰੋਨਟੈਰੀਓ ਐਲ.ਆਰ.ਟੀ. ਨੂੰ ਪੋਰਟ ਕ੍ਰੈਡਿਟ ਗੋ (Port Credit GO) ਤੋਂ ਬ੍ਰੈਂਪਟਨ ਗੇਟਵੇ ਟਰਮੀਨਲ (Brampton Gateway Terminal) ਤੱਕ ਲਾਗੂਕਰਣ ਲਈ ਮੈਟਰੋਲਿੰਕਸ ਅਤੇ ਸਿਟੀ ਆਫ ਮਿਸਿਸਾਗਾ (City of Mississauga) ਨਾਲ ਕੰਮ ਕਰ ਰਹੀ ਹੈ। ਹੁਰੋਨਟੈਰੀਓ ਐਲ.ਆਰ.ਟੀ. (Hurontario LRT) ਰੀਜਨਲ ਟ੍ਰਾਂਸਪੋਰਟੇਸ਼ਨ ਨੈਟਵਰਕ ਦਾ ਮਹੱਤਵਪੂਰਨ ਹਿੱਸਾ ਹੋਵੇਗਾ। ਇਹ ਬ੍ਰੈਂਪਟਨ ਅਤੇ ਗ੍ਰੇਟਰ ਟੋਰੋਂਟੋ (Greater Toronto) ਅਤੇ ਹੈਮਿਲਟਨ ਏਰੀਆ (Hamilton Area) ਵਿੱਚ ਨਿਵਾਸੀਆਂ ਅਤੇ ਕਾਰੋਬਾਰੀਆਂ ਨੂੰ ਤੇਜ਼, ਭਰੋਸੇਮੰਦ, ਸੁਵਿਧਾਜਨਕ ਅਤੇ ਏਕੀਕ੍ਰਿਤ ਟ੍ਰਾਂਜ਼ਿਟ ਮੁਹੱਈਆ ਕਰੇਗਾ।

ਹਵਾਲਾ

“ਪ੍ਰਭਾਵੀ ਟ੍ਰਾਂਜ਼ਿਟ ਸਿਟੀ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਹੈ, ਜਿਵੇਂ ਸਾਡੇ ਨਿਵਾਸੀਆਂ ਵੱਲੋਂ ਪਰਿਭਾਸ਼ਿਤ ਕੀਤਾ ਗਿਆ ਹੈ। ਅਸੀਂ ਖੁਸ਼ ਹਾਂ ਕਿ ਇਸ ਪ੍ਰੋਜੈਕਟ ਨੂੰ ਅੱਗੇ ਵਧਾਉਣ ਦੀ ਮਨਜ਼ੂਰੀ ਮਿਲ ਗਈ ਹੈ। ਅਸੀਂ ਬ੍ਰੈਂਪਟਨ ਵਿੱਚ ਸੰਭਾਵੀ ਵਿਸਤਾਰ ਲਈ ਇਕਰਾਰਨਾਮੇ ਦੇ ਸੇਧ ਵਿੱਚ ਸ਼ਰਤਾਂ ਨੂੰ ਦੇਖ ਕੇ ਬਹੁਤ ਖੁਸ਼ ਹਾਂ। ਅਸੀਂ ਸੁਰੰਗ ਵਿਕਲਪ ਸਮੇਤ ਫੇਜ਼ 2 ਲਈ ਸਾਰੀਆਂ ਸੰਭਾਵਨਾਵਾਂ ਦੀ ਪੜਤਾਲ ਜਾਰੀ ਰੱਖਾਂਗੇ। ਇਹ ਸੁਰੰਗ ਡਾਉਨਟਾਉਨ ਬ੍ਰੈਂਪਟਨ ਗੋ ਤੱਕ ਜਾਏਗੀ।”

- ਮੇਅਰ ਪੈਟਰਿਕ ਬ੍ਰਾਊਨ (Mayor Patrick Brown)

ਬ੍ਰੈਂਪਟਨ ਵੱਡਾ ਸੋਚ ਰਿਹਾ ਹੈ। ਅਸੀਂ ਪੂਰੀ ਇਕਾਗਰਤਾ ਦੇ ਨਾਲ ਭਵਿੱਖ ਲਈ ਤਿਆਰ ਸੰਗਠਨ ਹਾਂ। ਅਸੀਂ ਜਾਣਦੇ ਹਾਂ ਕਿ ਸਾਡੇ ਭਾਈਚਾਰੇ ਵਿੱਚ ਵਾਧਾ, ਨੌਜਵਾਨ ਅਤੇ ਵਿਵਿਧਤਾ ਸਾਨੂੰ ਵੱਖਰਾ ਬਣਾਉਂਦੇ ਹਨ। ਨਿਵੇਸ਼ ਨੂੰ ਉਤਸ਼ਾਹਿਤ ਕਰਦੇ ਹੋਏ ਅਤੇ ਆਪਣੀ ਵਿਸ਼ਵ-ਵਿਆਪੀ ਸਫਲਤਾ ਨੂੰ ਅੱਗੇ ਵਧਾਉਂਦੇ ਹੋਏ, ਅਸੀਂ ਕੈਨੇਡਾ ਦੇ ਨਵੀਨਤਾਕਾਰੀ ਸੁਪਰ ਲਾਂਘੇ ਦੇ ਕੇਂਦਰ ਵਿੱਚ ਸਥਿਤ ਹਾਂ। ਅਸੀਂ ਜੇਸ਼ੀਲੇ ਸ਼ਹਿਰੀ ਕੇਂਦਰਾਂ ਦਾ ਨਿਰਮਾਣ ਕਰ ਰਹੇ ਹਾਂ ਜੋ ਮੌਕੇ ਪੈਦਾ ਕਰਦੇ ਹਨ ਅਤੇ ਇੱਥੇ ਰਹਿਣ ਅਤੇ ਕੰਮ ਕਰਨ ਵਾਲੇ ਲੋਕਾਂ ਵਿੱਚ ਮਾਣ ਭਰਦੇ ਹਨ। ਅਜਿਹਾ ਜੁੜਿਆ ਹੋਇਆ ਸ਼ਹਿਰ ਬਣਨ ਲਈ ਬ੍ਰੈਂਪਟਨ ਨੂੰ ਅੱਗੇ ਲਿਜਾ ਰਹੇ ਹਾਂ, ਜੋ ਸਭ ਨੂੰ ਸ਼ਾਮਲ ਕਰਨ ਵਾਲਾ, ਬੇਬਾਕ ਅਤੇ ਨਵੀਨਤਾਕਾਰੀ ਹੋਵੇ। ਸਾਨੂੰ [Twitter](#), [Facebook](#) ਅਤੇ [Instagram](#) 'ਤੇ ਫਾਲੋ ਕਰੋ। www.brampton.ca 'ਤੇ ਹੋਰ ਜਾਣੋ।

ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟੇਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | Monika.Duggal@brampton.ca